

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਮਹਲਾ ੪ ਰਾਗੁ ਆਸਾ ਘਰੁ ੬ ਕੇ ੩ ॥

Fourth Mehl, Raag Aasaa, 3 Of Sixth House :

ਹਥਿ ਕਰਿ ਤੰਤੁ ਵਜਾਵੈ ਜੋਗੀ ਥੋਥਰ ਵਾਜੈ ਬੇਨ ॥

You may pluck the strings with your hand, O Yogi, but your playing of the harp is in vain.

ਗੁਰਮਤਿ ਹਰਿ ਗੁਣੁ ਬੋਲਹੁ ਜੋਗੀ ਇਹੁ ਮਨੁਆ ਹਰਿ ਰੰਗਿ ਭੇਨ ॥੧॥

Under Guru's Instruction, chant the Glorious Praises of the Lord, O Yogi, and this mind of yours shall be imbued with the Lord's Love. ||1||

ਜੋਗੀ ਹਰਿ ਦੇਹੁ ਮਤੀ ਉਪਦੇਸੁ ॥

O Yogi, give your intellect the Teachings of the Lord.

ਜੁਗੁ ਜੁਗੁ ਹਰਿ ਹਰਿ ਏਕੋ ਵਰਤੈ ਤਿਸੁ ਆਗੈ ਹਮ ਆਦੇਸੁ ॥੧॥ ਰਹਾਉ ॥

The Lord, the One Lord, is pervading throughout all the ages; I humbly bow down to Him. ||1||Pause||

ਗਾਵਹਿ ਰਾਗ ਭਾਤਿ ਬਹੁ ਬੋਲਹਿ ਇਹੁ ਮਨੁਆ ਖੇਲੈ ਖੇਲ ॥

You sing in so many Ragas and harmonies, and you talk so much, but this mind of yours is only playing a game.

ਜੋਵਹਿ ਕੂਪ ਸਿੰਚਨ ਕਉ ਬਸੁਧਾ ਉਠਿ ਬੈਲ ਗਏ ਚਰਿ ਬੇਲ ॥੨॥

You work the well and irrigate the fields, but the oxen have already left to graze in the jungle. ||2||

ਕਾਇਆ ਨਗਰ ਮਹਿ ਕਰਮ ਹਰਿ ਬੋਵਹੁ ਹਰਿ ਜਾਮੈ ਹਰਿਆ ਖੇਤੁ ॥

In the field of the body, plant the Lord's Name, and the Lord will sprout there, like a lush green field.

ਮਨੁਆ ਅਸਥਿਰੁ ਬੈਲੁ ਮਨੁ ਜੋਵਹੁ ਹਰਿ ਸਿੰਚਹੁ ਗੁਰਮਤਿ ਜੇਤੁ ॥੩॥

O mortal, hook up your unstable mind like an ox, and irrigate your fields with the Lord's Name, through the Guru's Teachings. ||3||

ਜੋਗੀ ਜੰਗਮ ਸ੍ਰਿਸਟਿ ਸਭ ਤੁਮਰੀ ਜੋ ਦੇਹੁ ਮਤੀ ਤਿਤੁ ਚੇਲ ॥

The Yogis, the wandering Jangams, and all the world is Yours, O Lord. According to the wisdom which You give them, so do they follow their ways.

ਜਨ ਨਾਨਕ ਕੇ ਪ੍ਰਭ ਅੰਤਰਜਾਮੀ ਹਰਿ ਲਾਵਹੁ ਮਨੁਆ ਪੇਲ ॥੪॥੯॥੬੧॥

O Lord God of servant Nanak, O Inner-knower, Searcher of hearts, please link  
my mind to You. ||4||9||61||